

ਛੰਤ ॥

Chhant:

ਭਿੰਨੀ ਰੈਨੜੀਐ ਚਾਮਕਨਿ ਤਾਰੇ ॥

The night is wet with dew, and the stars twinkle in the heavens.

ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥

The Saints remain wakeful; they are the Beloveds of my Lord.

ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੇ ॥

The Beloveds of the Lord remain ever wakeful, remembering the Naam, the Name of the Lord, day and night.

ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੇ ॥

In their hearts, they meditate on the lotus feet of God; they do not forget Him, even for an instant.

ਤਜਿ ਮਾਨੁ ਮੇਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥

They renounce their pride, emotional attachment and mental corruption, and burn away the pain of wickedness.

ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥

Prays Nanak, the Saints, the beloved servants of the Lord, remain ever wakeful. ||1||